

# EAM's Visit to Bahrain, UAE and Seychelles (November 24-29, 2020)

November 23, 2020

---

## ਵਿਦੇਸ਼ ਮੰਤਰੀ ਦੀ ਬਹਿਰੀਨ, ਸੰਯੁਕਤ ਅਰਬ ਅਮੀਰਾਤ ਅਤੇ ਸੇਸ਼ੇਲਜ਼ ਦੀ ਫੇਰੀ (24-29 ਨਵੰਬਰ, 2020)

23 ਨਵੰਬਰ, 2020

ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ 24-25 ਨਵੰਬਰ ਨੂੰ ਬਹਿਰੀਨ, ਸੰਯੁਕਤ ਅਰਬ ਅਮੀਰਾਤ ਅਤੇ ਸੇਸ਼ੇਲਜ਼ ਦੀ ਫੇਰੀ 'ਤੇ ਜਾਣਗੇ। ਇਸ ਫੇਰੀ ਦੌਰਾਨ ਉਹ ਇਨ੍ਹਾਂ ਦੇਸ਼ਾਂ ਦੇ ਆਪਣੇ ਹਮਰੁਤਬਾਵਾਂ ਅਤੇ ਸਿਖਰ ਆਗੂਆਂ ਨਾਲ ਮੁਲਾਕਾਤ ਕਰਨਗੇ।

24-25 ਨਵੰਬਰ ਨੂੰ ਹੋਣ ਵਾਲੀ ਡਾ. ਐਸ. ਜੈਸ਼ੰਕਰ ਦੀ ਬਹਿਰੀਨ ਦੀ ਇਹ ਫੇਰੀ ਵਿਦੇਸ਼ ਮੰਤਰੀ ਵਜੋਂ ਉਨ੍ਹਾਂ ਵੱਲੋਂ ਇਸ ਦੇਸ਼ ਦੀ ਪਹਿਲੀ ਫੇਰੀ ਹੋਵੇਗੀ। ਉਹ ਬਹਿਰੀਨੀ ਲੀਡਰਸ਼ਿਪ ਨੂੰ ਨਿਜੀ ਤੌਰ 'ਤੇ ਸਰਕਾਰ ਅਤੇ ਲੋਕਾਂ ਤਰਫੋਂ 11 ਨਵੰਬਰ ਨੂੰ ਹੋਈ ਬਹਿਰੀਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਖਲੀਫਾ ਬਿਨ ਸਲਮਾਨ ਅਲ ਖਲੀਫਾ ਦੀ ਦੁੱਖਦਾਈ ਮੌਤ 'ਤੇ ਸੋਗ ਜ਼ਾਹਰ ਕਰਨਗੇ। ਉਹ ਆਪਸੀ ਹਿਤ ਦੇ ਦੁਵੱਲੋ, ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ਬਾਰੇ ਵੀ ਗੱਲਬਾਤ ਕਰਨਗੇ। ਬਹਿਰੀਨ ਅੰਦਰ 350,000 ਤੋਂ ਵੱਧ ਭਾਰਤੀ ਲੋਕ ਰਹਿ ਰਹੇ ਹਨ ਅਤੇ ਦੋਨਾਂ ਦੇਸ਼ਾਂ ਨੇ COVID -19 ਮਹਾਂਮਾਰੀ ਦਾ ਮਿਲਜੁਲ ਕੇ ਸਾਹਮਣਾ ਕੀਤਾ ਹੈ। ਦੋਨਾਂ ਮੁਲਕਾਂ ਦਰਮਿਆਨ ਏਅਰ ਬੱਬਲ ਵਿਵਸਥਾ ਹੇਠ ਉਡਾਣਾਂ ਚੱਲ ਰਹੀਆਂ ਹਨ।

ਵਿਦੇਸ਼ ਮੰਤਰੀ 25-26 ਨਵੰਬਰ ਨੂੰ ਸੰਯੁਕਤ ਅਰਬ ਅਮੀਰਾਤ ਦਾ ਦੌਰਾ ਕਰਨਗੇ। ਉਹ 26 ਨਵੰਬਰ ਨੂੰ ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰੀ ਮਹਾਮਹਿਮ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ। ਦੋਨੋਂ ਆਗੂ ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦੇ ਤਹਿਤ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੀ ਸ਼ਾਨਦਾਰ ਭਾਈਵਾਲੀ ਨੂੰ ਹੋਰ ਅੱਗੇ ਵਧਾਉਣਗੇ ਅਤੇ ਵੱਖ-ਵੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕਰਨਗੇ। ਵਿਦੇਸ਼ ਮੰਤਰੀ COVID ਤੋਂ ਬਾਅਦ ਦੇ ਹਾਲਾਤ ਵਿੱਚ ਭਾਰਤੀ ਕਾਮਿਆਂ ਵੱਲੋਂ ਸੰਯੁਕਤ ਅਰਬ ਅਮੀਰਾਤ ਅੰਦਰ ਆਪਣੀ ਨੌਕਰੀਆਂ ਦੁਬਾਰਾ ਸ਼ੁਰੂ ਕਰਨ ਦੇ ਤਰੀਕਿਆਂ ਬਾਰੇ ਵੀ ਵਿਚਾਰ ਵਟਾਂਦਰੇ ਕਰਨਗੇ। 30 ਲੱਖ ਤੋਂ ਵੱਧ ਭਾਰਤੀ ਲੋਕ ਸੰਯੁਕਤ ਅਰਬ ਅਮੀਰਾਤ ਵਿੱਚ ਰਹਿੰਦੇ ਅਤੇ ਕੰਮ ਕਰਦੇ ਹਨ।

ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਨੇ COVID -19 ਮਹਾਂਮਾਰੀ ਦੌਰਾਨ ਨੇੜਲਾ ਉੱਚ-ਪੱਧਰੀ ਸੰਪਰਕ ਕਾਇਮ ਰੱਖਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਇਸ ਮਹਾਂਮਾਰੀ ਦੌਰਾਨ ਅਬੂ ਧਾਬੀ ਦੇ ਯੁਵਰਾਜ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲਬਾਤ ਕੀਤੀ ਹੈ। ਵਿਦੇਸ਼ ਮੰਤਰੀ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰੀ ਨਾਲ ਕਈ ਵਾਰ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਸਤੰਬਰ, 2020 ਵਿਚ ਹੋਈ ਭਾਰਤ-ਸੰਯੁਕਤ ਅਰਬ ਅਮੀਰਾਤ ਸਾਂਝਾ ਕਮੀਸ਼ਨ ਦੀ ਬੈਠਕ ਦੀ ਸਹਿ-ਪ੍ਰਧਾਨਗੀ ਵੀ ਕੀਤੀ। ਨਵੰਬਰ ਦੇ ਸ਼ੁਰੂ ਵਿੱਚ ਹੋਈ ਨਿਵੇਸ਼ ਬਾਰੇ ਉੱਚ ਪੱਧਰੀ ਟਾਸਕ ਫੋਰਸ (HLTFI) ਦੀ ਬੈਠਕ ਦੀ ਸਹਿ-ਪ੍ਰਧਾਨਗੀ ਸਾਡੇ ਵਣਜ ਅਤੇ ਉਦਯੋਗ ਮੰਤਰੀ ਅਤੇ ਰੇਲ ਮੰਤਰੀ ਅਤੇ ਅਬੂ ਧਾਬੀ ਨਿਵੇਸ਼ ਅਥਾਰਟੀ (ADIA) ਦੇ ਚੇਅਰਮੈਨ ਨੇ ਕੀਤੀ।

ਆਪਣੀ ਫੇਰੀ ਦੇ ਆਖਰੀ ਪੜਾਅ ਦੌਰਾਨ ਵਿਦੇਸ਼ ਮੰਤਰੀ 27-28 ਨਵੰਬਰ, 2020 ਨੂੰ ਸੋਸ਼ੇਲਜ਼ ਦੀ ਫੇਰੀ ਕਰਨਗੇ। ਵਿਦੇਸ਼ ਮੰਤਰੀ ਸੋਸ਼ੇਲਜ਼ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੇਵਲ ਰਾਮਕਲਾਵਾਨ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀਆਂ ਸ਼ੁਭ ਕਾਮਨਾਵਾਂ ਪੇਸ਼ ਕਰਨਗੇ ਅਤੇ ਉਨ੍ਹਾਂ ਨਾਲ ਨਵੀਂ ਸਰਕਾਰ ਦੀਆਂ ਤਰਜੀਹਾਂ ਅਤੇ ਭਾਰਤ- ਸੋਸ਼ੇਲਜ਼ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲਿਆਂ ਬਾਰੇ ਵਿਚਾਰ ਵਟਾਂਦਰੇ ਕਰਨਗੇ। ਵਿਦੇਸ਼ ਮੰਤਰੀ ਸੋਸ਼ੇਲਜ਼ ਦੇ ਨਵੇਂ ਵਿਦੇਸ਼ ਅਤੇ ਸੈਰ-ਸਪਾਟਾ ਮੰਤਰੀ ਮਹਾਮਹਿਮ ਸਿਲਵੇਸਟਰ ਰਾਦੇਗਓਂਦੇ ਨਾਲ ਦੁਵੱਲੀ ਗੱਲਬਾਤ ਕਰਨਗੇ।

ਨਵੀਂ ਦਿਲੀ

23 ਨਵੰਬਰ, 2020

**DISCLAIMER:** This is an approximate translation. The original is available in English on MEA's website and may be referred to as the official press release.